

ਸੂਹੀ ਮਹਲਾ ੩ ॥

Soohee, Third Mehl:

ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ ॥

The body-bride is very beautiful; she dwells with her Husband Lord.

ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾਲੇ ॥

She becomes the happy soul-bride of her True Husband Lord, contemplating the Word of the Guru's Shabad.

ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥

The Lord's devotee is forever attuned to the Lord's Love; her ego is burnt away from within. ||1||

ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥

Waaho! Waaho! Blessed, blessed is the Word of the Perfect Guru's Bani.

ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥

It wells up and springs forth from the Perfect Guru, and merges into Truth. ||1||Pause||

ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥

Everything is within the Lord - the continents, worlds and nether regions.

ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥

The Life of the World, the Great Giver, dwells within the body; He is the Cherisher of all.

ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾਲਾ ॥੨॥

The body-bride is eternally beautiful; the Gurmukh contemplates the Naam. ||2||

ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥

The Lord Himself dwells within the body; He is invisible and cannot be seen.

ਮਨਮੁਖੁ ਮੁਗਧੁ ਬੁਝੈ ਨਾਹੀ ਬਾਹਰਿ ਭਾਲਣਿ ਜਾਈ ॥

The foolish self-willed manmukh does not understand; he goes out searching for the Lord externally.

ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥

One who serves the True Guru is always at peace; the True Guru has shown me the Invisible Lord. ||3||

ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥

Within the body there are jewels and precious treasures, the over-flowing treasure of devotion.

ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥

Within this body are the nine continents of the earth, its markets, cities and streets.

ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥

Within this body are the nine treasures of the Naam; contemplating the Word of the Guru's Shabad, it is obtained. ||4||

ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥

Within the body, the Lord estimates the weight; He Himself is the weigher.

ਇਹੁ ਮਨੁ ਰਤਨੁ ਜਵਾਹਰੁ ਮਾਣਕੁ ਤਿਸ ਕਾ ਮੋਲੁ ਅਫਾਰਾ ॥

This mind is the jewel, the gem, the diamond; it is absolutely priceless.

ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥

The Naam, the Name of the Lord, cannot be purchased at any price; the Naam is obtained by contemplating the Guru. ||5||

ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥

One who becomes Gurmukh searches this body; all others just wander around in confusion.

ਜਿਸ ਨੇ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥

That humble being alone obtains it, unto whom the Lord bestows it. What other clever tricks can anyone try?

ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥

Within the body, the Fear of God and Love for Him abides; by Guru's Grace, they are obtained. ||6||

ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥

Within the body, are Brahma, Vishnu and Shiva, from whom the whole world emanated.

ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥

The True Lord has staged and contrived His own play; the expanse of the Universe comes and goes.

ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥

The Perfect True Guru Himself has made it clear, that emancipation comes through the True Name. ||7||

ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥

That body, which serves the True Guru, is embellished by the True Lord Himself.

ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥

Without the Name, the mortal finds no place of rest in the Court of the Lord; he shall be tortured by the Messenger of Death.

ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥

O Nanak, true glory is bestowed, when the Lord showers His Mercy. ||8||2||